

Official Spokesperson's response to media queries on social media post by Hyundai Pakistan on the so called Kashmir Solidarity Day

February 08, 2022

ਅਖੌਤੀ ਕਸ਼ਮੀਰ ਏਕਤਾ ਦਿਵਸ ਦੇ ਮੌਕੇ ਹੁੰਡਈ ਪਾਕਿਸਤਾਨ ਦੁਆਰਾ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਬਾਰੇ ਮੀਡੀਆ ਦੇ ਸਵਾਲਾਂ ਦੇ ਸਰਕਾਰੀ ਬੁਲਾਰੇ ਵੱਲੋਂ ਜਵਾਬ 8 ਫਰਵਰੀ, 2022

ਅਖੌਤੀ ਕਸ਼ਮੀਰ ਏਕਤਾ ਦਿਵਸ ਦੇ ਮੌਕੇ ਹੁੰਡਈ ਪਾਕਿਸਤਾਨ ਦੁਆਰਾ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਬਾਰੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਸਰਕਾਰੀ ਬੁਲਾਰੇ ਸ਼੍ਰੀ ਅਰਿੰਦਮ ਬਾਗਚੀ ਨੇ ਕਿਹਾ:

"ਅਸੀਂ ਹੁੰਡਈ ਪਾਕਿਸਤਾਨ ਦੁਆਰਾ ਅਖੌਤੀ ਕਸ਼ਮੀਰ ਏਕਤਾ ਦਿਵਸ ਦੇ ਮੌਕੇ ਜਾਰੀ ਕੀਤੀ ਗਈ ਇੱਕ ਸੋਸ਼ਲ ਮੀਡੀਆ ਪੋਸਟ ਦੇਖੀ ਹੈ। ਐਤਵਾਰ, 6 ਫਰਵਰੀ 2022 ਨੂੰ ਇਸ ਸੋਸ਼ਲ ਮੀਡੀਆ ਪੋਸਟ ਦੇ ਜਾਰੇ ਹੋਣ ਤੋਂ ਤੁਰੰਤ ਬਾਅਦ ਸਿਓਲ ਵਿਖੇ ਸਾਡੇ ਰਾਜਦੂਤ ਨੇ ਹੁੰਡਈ ਹੈੱਡਕੁਆਰਟਰ ਨਾਲ ਸੰਪਰਕ ਕਰਕੇ ਸਪੱਸ਼ਟੀਕਰਨ ਮੰਗਿਆ। ਇਸ ਅਪਮਾਨਜਨਕ ਪੋਸਟ ਨੂੰ ਇਸਤੋਂ ਬਾਅਦ ਹਟਾ ਦਿੱਤਾ ਗਿਆ। ਕੱਲ੍ਹ 7 ਫਰਵਰੀ, 2022 ਨੂੰ ਵਿਦੇਸ਼ ਮੰਤਰਾਲੇ ਦੁਆਰਾ ਕੋਰੀਆ ਗਣਰਾਜ ਦੇ ਰਾਜਦੂਤ ਨੂੰ ਤਲਬ ਕੀਤਾ ਗਿਆ ਸੀ। ਹੁੰਡਈ ਪਾਕਿਸਤਾਨ ਦੁਆਰਾ ਕੀਤੀ ਗਈ ਇਸ ਗੈਰ-ਸਵੀਕਾਰਯੋਗ ਸੋਸ਼ਲ ਮੀਡੀਆ ਪੋਸਟ ਬਾਰੇ ਸਰਕਾਰ ਦੀ ਸਖ਼ਤ ਨਾਰਾਜ਼ਗੀ ਉਨ੍ਹਾਂ ਤੱਕ ਪਹੁੰਚਾਈ ਗਈ। ਇਹ ਮਾਮਲਾ ਭਾਰਤ ਦੀ ਖੇਤਰੀ ਅਖੰਡਤਾ ਨਾਲ ਸਬੰਧਤ ਹੈ ਜਿਸ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਕੰਪਨੀ ਇਨ੍ਹਾਂ ਮੁੱਦਿਆਂ ਨੂੰ ਸਹੀ ਢੰਗ ਨਾਲ ਹੱਲ ਕਰਨ ਲਈ ਢੁਕਵੀਂ ਕਾਰਵਾਈ ਕਰੇਗੀ। ਕੋਰੀਆ ਗਣਰਾਜ ਦੇ ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਇਸ ਸੋਸ਼ਲ ਮੀਡੀਆ ਪੋਸਟ ਕਾਰਨ ਭਾਰਤ ਦੇ ਲੋਕਾਂ ਅਤੇ ਸਰਕਾਰ ਨੂੰ ਪੁੱਜੀ ਠੇਸ ਲਈ ਅਫਸੋਸ ਹੈ।

ਹੁੰਡਈ ਮੋਟਰਜ਼ ਦੁਆਰਾ ਬਿਆਨ ਵੀ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਇਸਨੇ ਭਾਰਤ ਦੇ ਲੋਕਾਂ ਪ੍ਰਤੀ ਆਪਣਾ ਡੂੰਘਾ ਅਫਸੋਸ ਜ਼ਾਹਰ ਕੀਤਾ ਅਤੇ ਇਹ ਸਪੱਸ਼ਟ ਕੀਤਾ ਕਿ ਕੰਪਨੀ ਸਿਆਸੀ ਜਾਂ ਧਾਰਮਿਕ ਮੁੱਦਿਆਂ ਬਾਰੇ ਟਿੱਪਣੀ ਨਹੀਂ ਕਰਦੀ ਹੈ।

ਭਾਰਤ ਵੱਖ-ਵੱਖ ਖੇਤਰਾਂ ਵਿੱਚ ਵਿਦੇਸ਼ੀ ਕੰਪਨੀਆਂ ਦੇ ਨਿਵੇਸ਼ ਦਾ ਸੁਆਗਤ ਕਰਦਾ ਹੈ। ਪਰ ਅਜਿਹੀਆਂ ਕੰਪਨੀਆਂ ਜਾਂ ਉਨ੍ਹਾਂ ਦੇ ਸਹਿਯੋਗੀਆਂ ਕੋਲੋਂ ਇਹ ਵੀ ਆਸ ਕੀਤੀ ਜਾਂਦੀ ਹੈ ਕਿ ਉਹ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਮਾਮਲਿਆਂ ਬਾਰੇ ਗਲਤ ਅਤੇ ਗੁੰਮਰਾਹਕੁੰਨ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਗੇ।

ਨਵੀਂ ਦਿੱਲੀ

8 ਫਰਵਰੀ, 2022

DISCLAIMER: This is an approximate translation. The original is available in English on MEA's website and may be referred to as the official press release.